

ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥ ਨਿਰੰਕਾਰੁ ਪ੍ਰਭੁ ਸਦਾ ਸਲਾਮਤਿ
ਕਹਿ ਨ ਸਕੈ ਕੇਉ ਤੂ ਕਦ ਕਾ ॥ ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੇਹੁ ਭਯਾ ਮਨ
ਮਦ ਕਾ ॥ {ਪੰਨਾ 1403}

ਪਦ ਅਰਥ:- ਸੇਵਕ ਕੈ—ਸੇਵਕਾਂ ਦੇ (ਹਿਰਦੇ-ਰੂਪ ਘਰ ਵਿਚ)। ਭਰਪੂਰ—ਨਕਾ-ਨਕ,
ਵਿਆਪਕ। ਜੁਗੁ ਜੁਗੁ—ਸਦਾ। ਵਾਹ—ਧੰਨ ਹੈਂ ਤੂੰ। ਗੁਰੂ—ਹੇ ਗੁਰੂ! ਸਦਕਾ—ਬਰਕਤਿ।
ਸਲਾਮਤਿ—ਥਿਰ, ਅਟੱਲ। ਸਿਰੇ—ਪੈਦਾ ਕੀਤੇ। ਤੈ—ਤੈਂ, ਤੂੰ ਹੀ। ਅਗਨਤ—(ਅ-ਗਨਤ) ਬੇਅੰਤ।
ਮੇਹੁ ਮਨ ਮਦ ਕਾ—ਮਨ ਦੇ ਅਹੰਕਾਰ ਦਾ ਮੋਹ।

ਅਰਥ:- ਹੇ ਗੁਰੂ! ਤੂੰ ਧੰਨ ਹੈਂ! ਤੂੰ ਆਪਣੇ ਸੇਵਕਾਂ ਦੇ ਹਿਰਦੇ ਵਿਚ ਸਦਾ ਹਾਜ਼ਰ-ਨਾਜ਼ਰ ਹੈਂ, ਤੇਰੀ
ਹੀ ਸਾਰੀ ਬਰਕਤਿ ਹੈ; ਤੂੰ ਨਿਰੰਕਾਰ (-ਰੂਪ) ਹੈਂ, ਪ੍ਰਭੂ (-ਰੂਪ) ਹੈਂ, ਸਦਾ-ਥਿਰ ਹੈਂ। ਕੋਈ ਨਹੀਂ ਆਖ
ਸਕਦਾ, ਤੂੰ ਕਦੋਂ ਦਾ ਹੈਂ। (ਹੇ ਗੁਰੂ!) ਤੂੰ ਹੀ ਅਗਿਣਤ ਬ੍ਰਹਮਾ ਤੇ ਵਿਸ਼ਨੂੰ ਪੈਦਾ ਕੀਤੇ ਹਨ, ਅਤੇ
ਉਹਨਾਂ ਨੂੰ ਆਪਣੇ ਮਨ ਦੇ ਅਹੰਕਾਰ ਦਾ ਮੋਹ ਹੇ ਗਿਆ।

ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥ ਸੇਵਕ ਕੈ ਭਰਪੂਰ ਜੁਗੁ
ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥ {ਪੰਨਾ 1403}

ਪਦ ਅਰਥ:- ਤਦ ਕਾ—ਤਦੋਂ ਤੋਂ, ਜਦੋਂ ਪੈਦਾ ਕੀਤੀ।

ਅਰਥ:- (ਹੇ ਗੁਰੂ! ਤੂੰ ਹੀ) ਚੌਰਾਸੀ ਲੱਖ ਜੂਨ ਪੈਦਾ ਕੀਤੀ ਹੈ, ਅਤੇ ਸਾਰਿਆਂ ਨੂੰ ਤਦੋਂ ਤੋਂ ਹੀ
ਰਿਜਕ ਦੇ ਰਿਹਾ ਹੈ। ਹੇ ਗੁਰੂ! ਤੂੰ ਧੰਨ ਹੈਂ! ਤੂੰ ਆਪਣੇ ਸੇਵਕਾਂ ਦੇ ਹਿਰਦੇ ਵਿਚ ਸਦਾ ਹਾਜ਼ਰ-ਨਾਜ਼ਰ
ਹੈਂ, ਤੇਰੀ ਹੀ ਸਾਰੀ ਬਰਕਤਿ ਹੈ।1।11।